

ਆਸਾ ਮਹਲਾ ੫ ॥

Aasaa, Fifth Mehl:

ਰੇ ਮੂੜੇ ਲਾਹੇ ਕਉ ਤੂੰ ਢੀਲਾ ਢੀਲਾ ਤੋਟੇ ਕਉ ਬੋਗਿ ਧਾਇਆ ॥

O fool, you are so slow to earn your profits, and so quick to run up losses.

ਸਸਤ ਵਖਰੁ ਤੂੰ ਘਿੰਨਹਿ ਨਾਹੀ ਪਾਪੀ ਬਾਧਾ ਰੇਨਾਇਆ ॥੧॥

You do not purchase the inexpensive merchandise; O sinner, you are tied to your debts. ||1||

ਸਤਿਗੁਰ ਤੇਰੀ ਆਸਾਇਆ ॥

O True Guru, You are my only hope.

ਪਤਿਤ ਪਾਵਨੁ ਤੇਰੇ ਨਾਮੁ ਪਾਰਬ੍ਰਹਮ ਮੈ ਏਹਾ ਓਟਾਇਆ ॥੧॥ ਰਹਾਉ ॥

Your Name is the Purifier of sinners, O Supreme Lord God; You are my only Shelter. ||1||Pause||

ਗੰਧਣ ਵੈਣ ਸੁਣਹਿ ਉਰਝਾਵਹਿ ਨਾਮੁ ਲੈਤ ਅਲਕਾਇਆ ॥

Listening to the evil talk, you are caught up in it, but you are hesitant to chant the Naam, the Name of the Lord.

ਨਿੰਦ ਚਿੰਦ ਕਉ ਬਹੁਤੁ ਉਮਾਹਿਓ ਬੁਝੀ ਉਲਟਾਇਆ ॥੨॥

You are delighted by slanderous talk; your understanding is corrupt. ||2||

ਪਰ ਧਨ ਪਰ ਤਨ ਪਰ ਤੀ ਨਿੰਦਾ ਅਖਾਧਿ ਖਾਹਿ ਹਰਕਾਇਆ ॥

Others' wealth, others' wives and the slander of others - eating the uneatable, you have gone crazy.

ਸਾਚ ਧਰਮ ਸਿਉ ਰੁਚਿ ਨਹੀ ਆਵੈ ਸਤਿ ਸੁਨਤ ਛੋਹਾਇਆ ॥੩॥

You have not enshrined love for the True Faith of Dharma; hearing the Truth, you are enraged. ||3||

ਦੀਨ ਦਇਆਲ ਕ੍ਰਿਪਾਲ ਪ੍ਰਭ ਠਾਕੁਰ ਭਗਤ ਟੇਕ ਹਰਿ ਨਾਇਆ ॥

O God, Merciful to the meek, Compassionate Lord Master, Your Name is the Support of Your devotees.

ਨਾਨਕ ਆਹਿ ਸਰਣ ਪ੍ਰਭ ਆਇਓ ਰਾਖੁ ਲਾਜ ਅਪਨਾਇਆ ॥੪॥੩॥੧੨੫॥

Nanak has come to Your Sanctuary; O God, make him Your Own, and preserve his honor. ||4||3||125||